

India supplies medicines to African Countries

May 08, 2020

ਭਾਰਤ ਨੇ ਕੀਤੀ ਅਫਰੀਕੀ ਦੇਸ਼ਾਂ ਨੂੰ ਦਵਾਈਆਂ ਦੀ ਸਪਲਾਈ

8 ਮਈ, 2020

ਵਰਤਮਾਨ ਮਹਾਂਮਾਰੀ ਦੇ ਪ੍ਰਤੀਕਰਮ ਵਜੋਂ ਭਾਰਤ ਹੋਰ ਮੁਲਕਾਂ ਤੋਂ ਛੁੱਟ COVID-19 ਤੋਂ ਪ੍ਰਭਾਵਤ ਵੱਖ-ਵੱਖ ਅਫਰੀਕੀ ਦੇਸ਼ਾਂ ਦੀ ਸਹਾਇਤਾ ਲਈ ਅੱਗੇ ਆਇਆ ਹੈ। ਇਹ ਕਦਮ ਅਫਰੀਕਾ ਨਾਲ ਭਾਰਤ ਦੀ ਰਵਾਇਤੀ ਦੋਸਤੀ ਅਤੇ ਏਕਤਾ ਦੇ ਮਜ਼ਬੂਤ ਬੰਧਨਾਂ ਦੇ ਮੁਤਾਬਕ ਹੈ, ਜੋ ਪਿਛਲੇ ਸਾਲਾਂ ਵਿੱਚ ਨਵੀਆਂ ਉਚਾਈਆਂ ਤੇ ਪਹੁੰਚ ਗਏ ਹਨ।

2. ਭਾਰਤ 25 ਤੋਂ ਵੱਧ ਅਫਰੀਕੀ ਦੇਸ਼ਾਂ ਨੂੰ ਦਵਾਈਆਂ ਦੇ ਪੈਕੇਜ ਭੇਜ ਰਿਹਾ ਹੈ। ਦਵਾਈਆਂ ਦੇ ਇਸ ਪੈਕੇਜ ਵਿੱਚ ਹਾਈਡ੍ਰੋਕਸੀਕਲੋਰੋਕੁਇਨ, ਪੈਰਾਸੀਟਾਮੋਲ ਅਤੇ ਹੋਰ ਦਵਾਈਆਂ ਸ਼ਾਮਲ ਹਨ, ਜੋ ਇਸ ਮਹਾਂਮਾਰੀ ਖਿਲਾਫ ਜੰਗ ਵਿੱਚ ਤੁਰੰਤ ਲੋੜੀਂਦੀਆਂ ਹਨ। ਇਨ੍ਹਾਂ ਦਵਾਈਆਂ ਨਾਲ ਮਹਾਂਮਾਰੀ ਖਿਲਾਫ ਜੰਗ ਵਿੱਚ ਵੱਖ ਵੱਖ ਅਫਰੀਕੀ ਦੇਸ਼ਾਂ ਦੇ ਯਤਨਾਂ ਵਿੱਚ ਮਦਦ ਮਿਲਣ ਦੀ ਆਸ ਹੈ।

3. ਪ੍ਰਧਾਨ ਮੰਤਰੀ ਮੋਦੀ ਨੇ 17 ਅਪ੍ਰੈਲ, 2020 ਨੂੰ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ, ਜੋ ਅਫਰੀਕੀ ਯੂਨੀਅਨ ਦੇ ਮੌਜੂਦਾ ਪ੍ਰਧਾਨ ਵੀ ਹਨ, ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਆਪਣੀ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਨੇ ਵਾਇਰਸ ਵਿਰੁੱਧ ਅਫਰੀਕਾ ਦੇ ਸਾਂਝੇ ਯਤਨਾਂ ਲਈ ਭਾਰਤ ਦੇ ਪੂਰੇ ਸਮਰਥਨ ਦੀ ਗੱਲ ਕਹੀ। ਪ੍ਰਧਾਨ ਮੰਤਰੀ ਨੇ 9 ਅਪ੍ਰੈਲ, 2020 ਨੂੰ ਯੂਗਾਂਡਾ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਯੋਵੇਰੀ ਕਾਗੁਟਾ ਮਸੇਬੇਨੀ ਨਾਲ ਟੈਲੀਫੋਨ ਤੇ ਗੱਲਬਾਤ ਕੀਤੀ ਸੀ। ਪ੍ਰਧਾਨ ਮੰਤਰੀ ਨੇ ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਨਾਲ ਵੀ 6 ਮਈ, 2020 ਨੂੰ ਗੱਲਬਾਤ ਕੀਤੀ ਸੀ।

4. ਇਸ ਤੋਂ ਪਹਿਲਾਂ ਅਪ੍ਰੈਲ, 2020 ਵਿੱਚ ਵਿਦੇਸ਼ ਮੰਤਰੀ ਨੇ ਕਈ ਅਫਰੀਕੀ ਦੇਸ਼ਾਂ ਵਿੱਚ ਆਪਣੇ ਹਮਰੁਤਬਾ ਲੋਕਾਂ ਨਾਲ COVID-19 ਵਿਰੁੱਧ ਜੰਗ ਵਿੱਚ ਅਫਰੀਕੀ ਲੋਕਾਂ ਨਾਲ ਆਪਣੀ ਇੱਕਜੁਟਤਾ ਦੁਹਰਾਈ ਸੀ ਅਤੇ ਉਨ੍ਹਾਂ ਨੂੰ ਹਰ ਮਦਦ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੀ ਇਸ ਪੇਸ਼ਕਸ਼ ਦੀ ਇਨ੍ਹਾਂ ਦੇਸ਼ਾਂ ਨੇ ਬਹੁਤ ਸ਼ਲਾਘਾ ਕੀਤੀ।

5. ਵਿਦੇਸ਼ ਮੰਤਰਾਲੇ ਦੁਆਰਾ ਆਪਣੇ ਭਾਈਵਾਲ AIIMS ਰਾਏਪੁਰ ਦੇ ਸਹਿਯੋਗ ਨਾਲ "COVID-19 ਮਹਾਂਮਾਰੀ: ਸਿਹਤ ਸੰਭਾਲ ਪੇਸ਼ੇਵਰਾਂ ਲਈ ਰੋਕਥਾਮ ਅਤੇ ਪ੍ਰਬੰਧਨ ਦਿਸ਼ਾ ਨਿਰਦੇਸ਼ਾਂ" ਵਿਸ਼ੇ 'ਤੇ ਸਿਹਤ ਕਰਮਚਾਰੀਆਂ ਅਤੇ ਹੋਰਾਂ ਲਈ ਕਰਾਇਆ ਜਾਣ ਵਾਲਾ e-ITEC ਕੋਰਸ ਹੁਣ ਸਾਰੇ ਅਫਰੀਕੀ ਸਿਹਤ ਸੰਭਾਲ ਕਰਮਚਾਰੀਆਂ ਲਈ ਕਰਾਇਆ ਜਾ ਰਿਹਾ ਹੈ। ਮੰਤਰਾਲੇ ਦੀ ਇਸ ਪਹਿਲ ਦਾ ਵਿਆਪਕ ਤੌਰ 'ਤੇ ਸਵਾਗਤ ਕੀਤਾ ਗਿਆ ਹੈ। ਇਹ ਗੱਲ ਜ਼ਿਕਰਯੋਗ ਹੈ ਕਿ e-ITEC ਪ੍ਰੋਗਰਾਮ ਅਧੀਨ ਸਿਖਲਾਈ ਅਤੇ ਸਮਰੱਥਾ ਵਧਾਉਣ ਦੇ 40% ਤੋਂ ਵੱਧ ਸਲੋਟ ਰਵਾਇਤੀ ਤੌਰ 'ਤੇ ਅਫਰੀਕੀ ਦੇਸ਼ਾਂ ਲਈ ਰੱਖੇ ਜਾਂਦੇ ਰਹੇ ਹਨ।

ਨਵੀਂ ਦਿੱਲੀ

8 ਮਈ, 2020

DISCLAIMER: This is an approximate translation. The original is available in English on MEA's website and may be referred to as the official press release.